

ਰਾਮਕਲੀ ਮਹਲਾ ੫ ॥

Raamkalee, Fifth Mehl:

ਪਵਨੈ ਮਹਿ ਪਵਨੁ ਸਮਾਇਆ ॥

The wind merges into the wind.

ਜੋਤੀ ਮਹਿ ਜੋਤਿ ਰਲਿ ਜਾਇਆ ॥

The light blends into the light.

ਮਾਟੀ ਮਾਟੀ ਹੋਈ ਏਕ ॥

The dust becomes one with the dust.

ਰੋਵਨਹਾਰੇ ਕੀ ਕਵਨ ਟੇਕ ॥੧॥

What support is there for the one who is lamenting? ||1||

ਕਉਨੁ ਮੁਆ ਰੇ ਕਉਨੁ ਮੁਆ ॥

Who has died? O, who has died?

ਬ੍ਰਹਮ ਗਿਆਨੀ ਮਿਲਿ ਕਰਹੁ ਬੀਚਾਰਾ ਇਹੁ ਤਉ ਚਲਤੁ ਭਇਆ ॥੧॥ ਰਹਾਉ ॥

O God-realized beings, meet together and consider this. What a wondrous thing has happened! ||1||Pause||

ਅਗਲੀ ਕਿਛੁ ਖਬਰਿ ਨ ਪਾਈ ॥

No one knows what happens after death.

ਰੋਵਨਹਾਰੁ ਭਿ ਉਠਿ ਸਿਧਾਈ ॥

The one who is lamenting will also arise and depart.

ਭਰਮ ਮੋਹ ਕੇ ਬਾਂਧੇ ਬੰਧ ॥

Mortal beings are bound by the bonds of doubt and attachment.

ਸੁਪਨੁ ਭਇਆ ਭਖਲਾਏ ਅੰਧ ॥੨॥

When life becomes a dream, the blind man babbles and grieves in vain. ||2||

ਇਹੁ ਤਉ ਰਚਨੁ ਰਚਿਆ ਕਰਤਾਰਿ ॥

The Creator Lord created this creation.

ਆਵਤ ਜਾਵਤ ਹੁਕਮਿ ਅਪਾਰਿ ॥

It comes and goes, subject to the Will of the Infinite Lord.

ਨਹ ਕੋ ਮੂਆ ਨ ਮਰਣੈ ਜੋਗੁ ॥

No one dies; no one is capable of dying.

ਨਹ ਬਿਨਸੈ ਅਬਿਨਾਸੀ ਹੋਗੁ ॥੩॥

The soul does not perish; it is imperishable. ||3||

ਜੋ ਇਹੁ ਜਾਣਹੁ ਸੋ ਇਹੁ ਨਾਹਿ ॥

That which is known, does not exist.

ਜਾਨਣਹਾਰੇ ਕਉ ਬਲਿ ਜਾਉ ॥

I am a sacrifice to the one who knows this.

ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥

Says Nanak, the Guru has dispelled my doubt.

ਨਾ ਕੋਈ ਮਰੈ ਨ ਆਵੈ ਜਾਇਆ ॥੪॥੧੦॥

No one dies; no one comes or goes. ||4||10||